

ਸੋਰਠਿ ਮਹਲਾ ੫ ॥

Sorat'h, Fifth Mehl:

ਪਾਰਬ੍ਰਹਮਿ ਸਾਜਿ ਸਵਾਰਿਆ ॥

The Supreme Lord God created and embellished him.

ਇਹੁ ਲਹੁੜਾ ਗੁਰੂ ਉਬਾਰਿਆ ॥

The Guru has saved this small child.

ਅਨਦ ਕਰਹੁ ਪਿਤ ਮਾਤਾ ॥

So celebrate and be happy, father and mother.

ਪਰਮੇਸਰੁ ਜੀਅ ਕਾ ਦਾਤਾ ॥੧॥

The Transcendent Lord is the Giver of souls. ||1||

ਸੁਭ ਚਿਤਵਨਿ ਦਾਸ ਤੁਮਾਰੇ ॥

Your slaves, O Lord, focus on pure thoughts.

ਰਾਖਹਿ ਪੈਜ ਦਾਸ ਅਪੁਨੇ ਕੀ ਕਾਰਜ ਆਪਿ ਸਵਾਰੇ ॥ ਰਹਾਉ ॥

You preserve the honor of Your slaves, and You Yourself arrange their affairs.

||Pause||

ਮੇਰਾ ਪ੍ਰਭੁ ਪਰਉਪਕਾਰੀ ॥

My God is so benevolent.

ਪੂਰਨ ਕਲ ਜਿਨਿ ਧਾਰੀ ॥

His Almighty Power is manifest.

ਨਾਨਕ ਸਰਣੀ ਆਇਆ ॥

Nanak has come to His Sanctuary.

ਮਨ ਚਿੰਦਿਆ ਫਲੁ ਪਾਇਆ ॥੨॥੧੦॥੨੪॥

He has obtained the fruits of his mind's desires. ||2||10||74||